

ਸਿਰੀਰਾਗੁ ਮਹਲਾ ੩ ॥

Siree Raag, Third Mehl:

ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥

Those who meditate single-mindedly on the Naam, and contemplate the Teachings of the Guru

ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥

-their faces are forever radiant in the Court of the True Lord.

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥

They drink in the Ambrosial Nectar forever and ever, and they love the True Name. ||1||

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥

O Siblings of Destiny, the Gurmukhs are honored forever.

ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥

They meditate forever on the Lord, Har, Har, and they wash off the filth of egotism. ||1||Pause||

ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥

The self-willed manmukhs do not know the Naam. Without the Name, they lose their honor.

ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥

They do not savor the Taste of the Shabad; they are attached to the love of duality.

ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥

They are worms in the filth of manure. They fall into manure, and into manure they are absorbed. ||2||

ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥

Fruitful are the lives of those who walk in harmony with the Will of the True Guru.

ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥

Their families are saved; blessed are the mothers who gave birth to them.

ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥

By His Will He grants His Grace; those who are so blessed, meditate on the Name of the Lord, Har, Har. ||3||

ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥

The Gurmukhs meditate on the Naam; they eradicate selfishness and conceit from within.

ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥

They are pure, inwardly and outwardly; they merge into the Truest of the True.

ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥

O Nanak, blessed is the coming of those who follow the Guru's Teachings and meditate on the Lord. ||4||5||38||